

ਭੈਰਉ ਮਹਲਾ ੧ ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ
 ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥ ੧ ॥ ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ
 ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥ ੧ ॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ
 ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥ ੨ ॥ ਸਾਚਿ ਰਤੇ
 ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤੁ ਰਸੁ ਚਾਖਿਆ ਸਬਦਿ ਰਤੇ
 ਪਤਿ ਪਾਈ ॥ ੩ ॥ ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ
 ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥ {ਪੰਨਾ 1126-1127}

ਪਦਅਰਥ:- ਕੈ ਸੰਗਿ—ਦੀ ਸੰਗਤਿ ਵਿਚ। ਗੁਰ ਕੈ ਸੰਗਿ—ਗੁਰੂ ਦੀ ਯਾਦ ਵਿਚ। ਰਸਨਿ—ਰਸਨਾ ਉਤੇ, ਜੀਭ
 ਉਤੇ। ਰੰਗਿ—ਪ੍ਰੇਮ ਵਿਚ। ਰਾਤਾ—ਰੰਗਿਆ, ਮਸਤ। ਅੰਤਰਿ—ਅੰਦਰ-ਵੱਸਦਾ। ਜਾਣਿ—ਜਾਣ ਕੇ, ਸਮਝ ਕੇ। 1।
 ਜਨੁ—ਦਾਸ। ਮੈ ਮਨਿ—ਮੇਰੇ ਮਨ ਵਿਚ। ਭਾਵੈ—ਪਿਆਰਾ ਲੱਗਦਾ ਹੈ। ਆਪੁ—ਆਪਾ-ਭਾਵ। ਅਪਰੰਪਰਿ—
 ਅਪਰੰਪਰ ਵਿਚ, ਬੇਅੰਤ ਪ੍ਰਭੂ ਵਿਚ, ਉਸ ਵਿਚ ਜੋ ਪਰੇ ਤੋਂ ਪਰੇ ਹੈ। 1। ਰਹਾਉ।

ਪੁਰਖੁ—ਵਿਆਪਕ। ਨਿਰੰਜਨੁ—ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਭੂ! ਪੁਰਖ ਆਦੇਸੋ—ਵਿਆਪਕ ਪ੍ਰਭੂ ਨੂੰ
 ਨਮਸਕਾਰ। ਘਟ—ਸਰੀਰ, ਹਿਰਦਾ। ਸਰਬ ਨਿਰੰਤਰਿ—ਇਕ-ਰਸ ਸਭ ਵਿਚ। ਸਚੁ ਵੇਸੋ—ਜਿਸ ਦਾ ਸਰੂਪ
 ਸਦਾ ਕਾਇਮ ਰਹਿਣ ਵਾਲਾ ਹੈ। 2।

ਮਿਥਿਆ—ਝੂਠ। ਰਾਈ—ਰਤਾ ਭਰ ਭੀ। ਸਬਦਿ—ਸ਼ਬਦ ਵਿਚ। ਪਤਿ—ਇੱਜ਼ਤ। 3।

ਗੁਣੀ—ਗੁਣਵਾਨ। ਮਿਲਿ—ਮਿਲ ਕੇ। ਲਾਹਾ—ਲਾਭ। ਨਾਮਿ—ਨਾਮ ਵਿਚ (ਜੁੜ ਕੇ)। ਮਿਟਹਿ—ਮਿਟ ਜਾਂਦੇ
 ਹਨ। ਸਖਾਈ—ਮਿਤ੍ਰ। 4।

ਅਰਥ:- ਮੇਰੇ ਮਨ ਵਿਚ ਤਾਂ (ਪਰਮਾਤਮਾ ਦਾ) ਅਜੇਹਾ ਦਾਸ ਪਿਆਰਾ ਲੱਗਦਾ ਹੈ ਜੋ ਆਪਾ-ਭਾਵ (ਸੁਆਰਥ)
 ਮੁਕਾ ਕੇ ਬੇਅੰਤ ਪ੍ਰਭੂ (ਦੇ ਪਿਆਰ) ਵਿਚ ਮਸਤ ਰਹਿੰਦਾ ਹੈ ਤੇ ਸਤਿਗੁਰੂ ਦੀ ਦੱਸੀ ਕਾਰ ਕਰਦਾ ਹੈ (ਉਹਨਾਂ
 ਪੂਰਨਿਆਂ ਤੇ ਤੁਰਦਾ ਹੈ ਜੋ ਗੁਰੂ ਨੇ ਪਾ ਦਿੱਤੇ ਹਨ)। 1। ਰਹਾਉ।

ਅਜੇਹਾ ਦਾਸ ਦਿਨ ਰਾਤ ਗੁਰੂ ਦੀ ਸੰਗਤਿ ਵਿਚ ਰਹਿੰਦਾ ਹੈ (ਭਾਵ, ਗੁਰੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ
 ਹੈ), ਪਰਮਾਤਮਾ (ਦੇ ਨਾਮ) ਨੂੰ ਆਪਣੀ ਜੀਭ ਉਤੇ ਰੱਖਦਾ ਹੈ, ਤੇ ਪ੍ਰਭੂ ਦੇ ਪ੍ਰੇਮ ਵਿਚ ਰੰਗਿਆ ਰਹਿੰਦਾ ਹੈ। ਉਹ
 ਦਾਸ ਸਦਾ ਸਿਫਤਿ-ਸਾਲਾਹ ਨਾਲ ਸਾਂਝ ਪਾਂਦਾ ਹੈ (ਨਿੰਦਿਆ ਆਦਿਕ ਕਿਸੇ) ਹੋਰ (ਬੋਲ) ਨੂੰ ਨਹੀਂ ਜਾਣਦਾ, ਪ੍ਰਭੂ
 ਨੂੰ ਆਪਣੇ ਅੰਦਰ ਵੱਸਦਾ ਜਾਣ ਕੇ ਉਸ ਨਾਲ ਸਾਂਝ ਪਾਈ ਰੱਖਦਾ ਹੈ। 1।

(ਮੈਨੂੰ ਉਹ ਦਾਸ ਪਿਆਰਾ ਲੱਗਦਾ ਹੈ ਜੋ) ਉਸ ਅਕਾਲ ਪੁਰਖ ਨੂੰ (ਸਦਾ) ਨਮਸਕਾਰ ਕਰਦਾ ਹੈ ਜੋ ਸਾਰੇ ਸੰਸਾਰ
 ਦਾ ਮੁੱਢ ਹੈ। (ਉਸ ਦਾਸ ਨੂੰ ਪਰਮਾਤਮਾ) ਅੰਦਰ ਬਾਹਰ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਪ੍ਰਭੂ ਉਤੇ ਮਾਇਆ
 ਦਾ ਪ੍ਰਭਾਵ ਨਹੀਂ ਪੈ ਸਕਦਾ। (ਉਸ ਸੇਵਕ ਨੂੰ) ਉਹ ਸਦਾ-ਥਿਰ-ਸਰੂਪ ਪ੍ਰਭੂ ਹਰੇਕ ਸਰੀਰ ਵਿਚ ਇੱਕ-ਰਸ ਸਭ
 ਜੀਵਾਂ ਦੇ ਅੰਦਰ ਮੌਜੂਦ ਪ੍ਰਤੀਤ ਹੁੰਦਾ ਹੈ। 2।

ਜੇਹੜੇ ਬੰਦੇ ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਮਸਤ ਰਹਿੰਦੇ ਹਨ, ਜਿਨ੍ਹਾਂ ਦੀ ਜੀਭ ਉਤੇ ਆਤਮਕ ਜੀਵਨ ਦੇਣ
 ਵਾਲਾ ਨਾਮ ਟਿਕਿਆ ਰਹਿੰਦਾ ਹੈ, ਝੂਠ ਦੀ ਮੈਲ ਉਹਨਾਂ ਦੇ ਅੰਦਰ ਰਤਾ ਭੀ ਨਹੀਂ ਹੁੰਦੀ। ਉਹ ਬੰਦੇ ਪਵਿੱਤ੍ਰ ਨਾਮ
 (ਜਪਦੇ ਹਨ), ਆਤਮਕ ਜੀਵਨ ਦੇਣ ਵਾਲੇ ਨਾਮ ਦਾ ਸੁਆਦ ਚੱਖਦੇ ਹਨ, ਸਿਫਤਿ-ਸਾਲਾਹ ਦੀ ਬਾਣੀ ਵਿਚ
 ਸਦਾ ਮਸਤ ਰਹਿੰਦੇ ਹਨ, ਤੇ (ਲੋਕ ਪਰਲੋਕ ਵਿਚ) ਇੱਜ਼ਤ ਖੱਟਦੇ ਹਨ। 3।

ਗੁਣਵਾਨ (ਸੇਵਕ) ਗੁਣਵਾਨ (ਸੇਵਕ) ਨੂੰ ਮਿਲ ਕੇ (ਨਾਮ ਸਿਮਰਨ ਦੀ ਸਾਂਝ ਬਣਾ ਕੇ) ਪ੍ਰਭੂ-ਨਾਮ ਦਾ ਲਾਭ
ਖੱਟਦਾ ਹੈ, ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ ਵਿਚ ਜੁੜ ਕੇ ਇੱਜ਼ਤ ਪਾਂਦਾ ਹੈ, ਗੁਰੂ ਦੀ ਦੱਸੀ ਕਾਰ ਕਰ ਕੇ ਉਸ
ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ; ਹੇ ਨਾਨਕ! ਪ੍ਰਭੂ ਦਾ ਨਾਮ ਉਸ ਦਾ (ਸਦਾ ਦਾ) ਮਿੱਤਰ ਬਣ ਜਾਂਦਾ ਹੈ।4।5।6।